

ਸੋਰਠਿ ਘਰੁ ੩ ॥

Sorat'h, Third House:

ਅਣਮੜਿਆ ਮੰਦਲੁ ਬਾਜੈ ॥

The skinless drum plays.

ਬਿਨੁ ਸਾਵਣ ਘਨਹਰੁ ਗਾਜੈ ॥

Without the rainy season, the clouds shake with thunder.

ਬਾਦਲ ਬਿਨੁ ਬਰਖਾ ਹੋਈ ॥

Without clouds, the rain falls,

ਜਉ ਤਤੁ ਬਿਚਾਰੈ ਕੋਈ ॥੧॥

if one contemplates the essence of reality. ||1||

ਮੈ ਕਉ ਮਿਲਿਓ ਰਾਮੁ ਸਨੇਹੀ ॥

I have met my Beloved Lord.

ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥

Meeting with Him, my body is made beautiful and sublime. ||1||Pause||

ਮਿਲਿ ਪਾਰਸ ਕੰਚਨੁ ਹੋਇਆ ॥

Touching the philosopher's stone, I have been transformed into gold.

ਮੁਖ ਮਨਸਾ ਰਤਨੁ ਪਰੋਇਆ ॥

I have threaded the jewels into my mouth and mind.

ਨਿਜ ਭਾਉ ਭਇਆ ਭ੍ਰਮੁ ਭਾਗਾ ॥

I love Him as my own, and my doubt has been dispelled.

ਗੁਰ ਪੂਛੇ ਮਨੁ ਪਤੀਆਗਾ ॥੨॥

Seeking the Guru's guidance, my mind is content. ||2||

ਜਲ ਭੀਤਰਿ ਕੁੰਭ ਸਮਾਨਿਆ ॥

The water is contained within the pitcher;

ਸਭ ਰਾਮੁ ਏਕੁ ਕਰਿ ਜਾਨਿਆ ॥

I know that the One Lord is contained in all.

ਗੁਰ ਚੇਲੇ ਹੈ ਮਨੁ ਮਾਨਿਆ ॥

The mind of the disciple has faith in the Guru.

ਜਨ ਨਾਮੈ ਤਤੁ ਪਛਾਨਿਆ ॥੩॥੩॥

Servant Naam Dayv understands the essence of reality. ||3||3||